

ਗਉੜੀ ਮਹਲਾ ੫ ॥

Gauree, Fifth Mehl,

ਸਲੋਕੁ ॥

Shalok:

ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥

Countless sinners have been purified; I am a sacrifice, over and over again, to You.

ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥

O Nanak, meditation on the Lord's Name is the fire which burns away sinful mistakes like straw. ||1||

ਛੰਤ ॥

Chhant:

ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥

Meditate, O my mind, on the Lord God, the Lord of the Universe, the Lord, the Master of Wealth.

ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥

Meditate, O my mind, on the Lord, the Destroyer of ego, the Giver of salvation, who cuts away the noose of agonizing death.

ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥

Meditate lovingly on the Lotus Feet of the Lord, the Destroyer of distress, the Protector of the poor, the Lord of excellence.

ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥

The treacherous path of death and the terrifying ocean of fire are crossed over by meditating in remembrance on the Lord, even for an instant.

ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥

Meditate day and night on the Lord, the Destroyer of desire, the Purifier of pollution.

ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥

Prays Nanak, please be Merciful to me, O Cherisher of the world, Lord of the Universe, Lord of wealth. ||1||

ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥

O my mind, remember the Lord in meditation; He is the Destroyer of pain, the Eradicator of fear, the Sovereign Lord King.

ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥

He is the Greatest Lover, the Merciful Master, the Enticer of the mind, the Support of His devotees - this is His very nature.

ਭਗਤਿ ਵਛਲ ਪੁਰਖ ਪੁਰਨ ਮਨਹਿ ਚਿੰਦਿਆ ਪਾਈਐ ॥

The Perfect Lord is the Lover of His devotees; He fulfills the desires of the mind.

ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥

He lifts us up out of the deep, dark pit; enshrine His Name within your mind.

ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥

The gods, the Siddhas, the angels, the heavenly singers, the silent sages and the devotees sing Your countless Glorious Praises.

ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥

Prays Nanak, please be merciful to me, O Supreme Lord God, my King. ||2||

ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥

O my mind, be conscious of the Supreme Lord God, the Transcendent Lord, who wields all power.

ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥

He is All-powerful, the Embodiment of compassion. He is the Master of each and every heart;

ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥

He is the Support of the breath of life. He is the Giver of the breath of life, of mind, body and soul. He is Infinite, Inaccessible and Unfathomable.

ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥

The All-powerful Lord is our Sanctuary; He is the Enticer of the mind, who banishes all sorrows.

ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥

All illnesses, sufferings and pains are dispelled, by chanting the Name of the Lord.

ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥

Prays Nanak, please be merciful to me, All-powerful Lord; You are the Wielder of all power. ||3||

ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਉਚ ਦਇਆਲਾ ॥

O my mind, sing the Glorious Praises of the Imperishable, Eternal, Merciful Master, the Highest of all.

ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥

The One Lord is the Sustainer of the Universe, the Great Giver; He is the Cherisher of all.

ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥

The Cherisher Lord is so very merciful and wise; He is compassionate to all.

ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥

The pains of death, greed and emotional attachment simply vanish, when God comes to dwell in the soul.

ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੁਰਨ ਘਾਲਾ ॥

When the Lord is thoroughly pleased, then one's service becomes perfectly fruitful.

ਬਿਨਵੰਤਿ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥

Prays Nanak, my desires are fulfilled by meditating on the Lord, Merciful to the meek. ||4||3||